

 Print Page

Sri Guru Granth Sahib

Displaying 869 of

ਗੋਂਡ ਮਹਲਾ ੫ ॥

Gonadd Mehalaa 5 ॥

Gond, Fifth Mehl:

ਗੋਂਡ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੬੯

ਸੰਤਨ ਕੈ ਬਲਿਹਾਰੈ ਜਾਉ ॥

Santhan Kai Balihaarai Jaao ॥

I am a sacrifice to the Saints.

ਗੋਂਡ (ਮਃ ੫) (੨੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੧

Raag Gond Guru Arjan Dev

ਸੰਤਨ ਕੈ ਸੰਗਿ ਰਾਮ ਗੁਨ ਗਾਉ ॥

Santhan Kai Sang Raam Gun Gao ॥

Associating with the Saints, I sing the Glorious Praises of the Lord.

ਗੋਂਡ (ਮਃ ੫) (੨੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੧

Raag Gond Guru Arjan Dev

ਸੰਤ ਪ੍ਰਸਾਦਿ ਕਿਲਵਿਖ ਸਭਿ ਗਏ ॥

Santh Prasaadh Kilavikh Sabh Geae ॥

By the Grace of the Saints, all the sins are taken away.

ਗੋਂਡ (ਮਃ ੫) (੨੨) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੧

Raag Gond Guru Arjan Dev

ਸੰਤ ਸਰਣਿ ਵਡਭਾਗੀ ਪਏ ॥੧॥

Santh Saran Vaddabhaagee Peae ॥1॥

By great good fortune, one finds the Sanctuary of the Saints. ॥1॥

ਗੋਂਡ (ਮਃ ੫) (੨੨) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੨

Raag Gond Guru Arjan Dev

ਰਾਮੁ ਜਪਤ ਕਛੁ ਬਿਘਨੁ ਨ ਵਿਆਪੈ ॥

Raam Japath Kashh Bighan N Viaapai ॥

Meditating on the Lord, no obstacles will block your way.

ਗੋਂਡ (ਮਃ ੫) (੨੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੨

Raag Gond Guru Arjan Dev

ਗੁਰ ਪ੍ਰਸਾਦਿ ਅਪੁਨਾ ਪ੍ਰਭੁ ਜਾਪੈ ॥੧॥ ਰਹਾਉ ॥

Gur Prasaadh Apunaa Prabh Jaapai ||1|| Rehaao ||

By Guru's Grace, meditate on God. ||1||Pause||

ਗੋਂਡ (ਮਃ ੫) (੨੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੨

Raag Gond Guru Arjan Dev

ਪਾਰਬ੍ਰਹਮੁ ਜਬ ਹੋਇ ਦਇਆਲ ॥

Paarabreham Jab Hoe Dhaeiaal ||

When the Supreme Lord God becomes merciful,

ਗੋਂਡ (ਮਃ ੫) (੨੨) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੩

Raag Gond Guru Arjan Dev

ਸਾਧੂ ਜਨ ਕੀ ਕਰੈ ਰਵਾਲ ॥

Saadhhoo Jan Kee Karai Ravaal ||

He makes me the dust of the feet of the Holy.

ਗੋਂਡ (ਮਃ ੫) (੨੨) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੩

Raag Gond Guru Arjan Dev

ਕਾਮੁ ਕ੍ਰੋਧੁ ਇਸੁ ਤਨ ਤੇ ਜਾਇ ॥

Kaam Krodhh Eis Than Thae Jaae ||

Sexual desire and anger leave his body,

ਗੋਂਡ (ਮਃ ੫) (੨੨) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੩

Raag Gond Guru Arjan Dev

ਰਾਮ ਰਤਨੁ ਵਸੈ ਮਨਿ ਆਇ ॥੨॥

Raam Rathan Vasai Man Aae ||2||

And the Lord, the jewel, comes to dwell in his mind. ||2||

ਗੋਂਡ (ਮਃ ੫) (੨੨) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੪

Raag Gond Guru Arjan Dev

ਸਫਲੁ ਜਨਮੁ ਤਾਂ ਕਾ ਪਰਵਾਨੁ ॥

Safal Janam Thaan Kaa Paravaan ||

Fruitful and approved is the life of one

ਗੋਂਡ (ਮਃ ੫) (੨੨) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੪

Raag Gond Guru Arjan Dev

ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥

Paarabreham Nikatt Kar Jaan ||

Who knows the Supreme Lord God to be close.

ਗੋਂਡ (ਮਃ ੫) (੨੨) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੪

Raag Gond Guru Arjan Dev

ਭਾਇ ਭਗਤਿ ਪ੍ਰਭ ਕੀਰਤਨਿ ਲਾਗੈ ॥

Bhaae Bhagath Prabh Keerathan Laagai ||

One who is committed to loving devotional worship of God, and the Kirtan of His Praises,

ਗੋਂਡ (ਮਃ ੫) (੨੨) ੩:੩ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੫

Raag Gond Guru Arjan Dev

ਜਨਮ ਜਨਮ ਕਾ ਸੋਇਆ ਜਾਗੈ ॥੩॥

Janam Janam Kaa Soeiaa Jaagai ||3||

Awakens from the sleep of countless incarnations. ||3||

ਗੋਂਡ (ਮਃ ੫) (੨੨) ੩:੪ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੫

Raag Gond Guru Arjan Dev

ਚਰਨ ਕਮਲ ਜਨ ਕਾ ਆਧਾਰੁ ॥

Charan Kamal Jan Kaa Aadhhaar ||

The Lord's Lotus Feet are the Support of His humble servant.

ਗੋਂਡ (ਮਃ ੫) (੨੨) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੫

Raag Gond Guru Arjan Dev

ਗੁਣ ਗੋਵਿੰਦ ਰਉਂ ਸਚੁ ਵਾਪਾਰੁ ॥

Gun Govindh Roun Sach Vaapaar ||

To chant the Praises of the Lord of the Universe is the true trade.

ਗੋਂਡ (ਮਃ ੫) (੨੨) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੬

Raag Gond Guru Arjan Dev

ਦਾਸ ਜਨਾ ਕੀ ਮਨਸਾ ਪੂਰਿ ॥

Dhaas Janaa Kee Manasaa Poor ||

Please fulfill the hopes of Your humble slave.

ਗੋਂਡ (ਮਃ ੫) (੨੨) ੪:੩ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੬

Raag Gond Guru Arjan Dev

ਨਾਨਕ ਸੁਖੁ ਪਾਵੈ ਜਨ ਧੂਰਿ ॥੪॥੨੦॥੨੨॥੬॥੨੮॥

Naanak Sukh Paavai Jan Dhhoor ||4||20||22||6||28||

Nanak finds peace in the dust of the feet of the humble. ||4||20||22||6||28||

ਗੋਂਡ (ਮਃ ੫) (੨੨) ੪:੪ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੬

Raag Gond Guru Arjan Dev

ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨

Raag Gonadd Asattapadheaaa Mehalaa 5 Ghar 2

Raag Gond, Ashtapadees, Fifth Mehl, Second House:

ਗੋਂਡ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੬੯

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਗੋਂਡ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੬੯

ਕਰਿ ਨਮਸਕਾਰ ਪੂਰੇ ਗੁਰਦੇਵ ॥

Kar Namasakaar Poorae Guradhaev ||

Humbly bow to the Perfect Divine Guru.

ਗੋਂਡ (ਮਃ ੫) ਅਸਟ. (੧) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੯

Raag Gond Guru Arjan Dev

ਸਫਲ ਮੂਰਤਿ ਸਫਲ ਜਾ ਕੀ ਸੇਵ ॥

Safal Moorath Safal Jaa Kee Saev ||

Fruitful is His image, and fruitful is service to Him.

ਗੋਂਡ (ਮਃ ੫) ਅਸਟ. (੧) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੯

Raag Gond Guru Arjan Dev

ਅੰਤਰਜਾਮੀ ਪੁਰਖੁ ਬਿਧਾਤਾ ॥

Antharajaamee Purakh Bidhhaathaa ||

He is the Inner-knower, the Searcher of hearts, the Architect of Destiny.

ਗੋਂਡ (ਮਃ ੫) ਅਸਟ. (੧) ੧:੩ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੯

Raag Gond Guru Arjan Dev

ਆਠ ਪਹਰ ਨਾਮ ਰੰਗਿ ਰਾਤਾ ॥੧॥

Aath Pehar Naam Rang Raathaa ||1||

Twenty-four hours a day, he remains imbued with the love of the Naam, the Name of the Lord. ||1||

ਗੋਂਡ (ਮਃ ੫) ਅਸਟ. (੧) ੧:੪ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੯

Raag Gond Guru Arjan Dev

ਗੁਰੁ ਗੋਬਿੰਦ ਗੁਰੁ ਗੋਪਾਲ ॥

Gur Gobindh Guroo Gopaal ||

The Guru is the Lord of the Universe, the Guru is the Lord of the World.

ਗੋਂਡ (ਮਃ ੫) ਅਸਟ. (੧) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੦

Raag Gond Guru Arjan Dev

ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥

Apanae Dhaas Ko Raakhanehaar ||1|| Rehaao ||

He is the Saving Grace of His slaves. ||1||Pause||

ਗੋਂਡ (ਮਃ ੫) ਅਸਟ. (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੧੦

Raag Gond Guru Arjan Dev

ਪਾਤਿਸਾਹ ਸਾਹ ਉਮਰਾਉ ਪਤੀਆਏ ॥

Paathisaah Saah Oumaraao Patheaaaeae ||

He satisfies the kings, emperors and nobles.

ਗੋਂਡ (ਮਃ ੫) ਅਸਟ. (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੧੧

Raag Gond Guru Arjan Dev

ਦੁਸਟ ਅਹੰਕਾਰੀ ਮਾਰਿ ਪਚਾਏ ॥

Dhusatt Ahankaaree Maar Pachaaeae ||

He destroys the egotistical villains.

ਗੋਂਡ (ਮਃ ੫) ਅਸਟ. (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੧੧

Raag Gond Guru Arjan Dev

ਨਿੰਦਕ ਕੈ ਮੁਖਿ ਕੀਨੋ ਰੋਗੁ ॥

Nindhak Kai Mukh Keeno Rog ||

He puts illness into the mouths of the slanderers.

ਗੋਂਡ (ਮਃ ੫) ਅਸਟ. (੧) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੧੧

Raag Gond Guru Arjan Dev

ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥

Jai Jai Kaar Karai Sabh Log ||2||

All the people celebrate His victory. ||2||

ਗੋਂਡ (ਮਃ ੫) ਅਸਟ. (੧) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੧੧

Raag Gond Guru Arjan Dev

ਸੰਤਨ ਕੈ ਮਨਿ ਮਹਾ ਅਨੰਦੁ ॥

Santhan Kai Man Mehaa Anandh ||

Supreme bliss fills the minds of the Saints.

ਗੋਂਡ (ਮਃ ੫) ਅਸਟ. (੧) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੧੨

Raag Gond Guru Arjan Dev

ਸੰਤ ਜਪਹਿ ਗੁਰਦੇਉ ਭਗਵੰਤੁ ॥

Santh Japehi Guradhaeo Bhagavanth ||

The Saints meditate on the Divine Guru, the Lord God.

ਗੋਂਡ (ਮਃ ੫) ਅਸਟ. (੧) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੧੨

Raag Gond Guru Arjan Dev

ਸੰਗਤਿ ਕੇ ਮੁਖ ਊਜਲ ਭਏ ॥

Sangath Kae Mukh Oojal Bheae ||

The faces of His companions become radiant and bright.

ਗੋਂਡ (ਮਃ ੫) ਅਸਟ. (੧) ੩:੩ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੨

Raag Gond Guru Arjan Dev

ਸਗਲ ਥਾਨ ਨਿੰਦਕ ਕੇ ਗਏ ॥੩॥

Sagal Thhaan Nindhak Kae Geae ||3||

The slanderers lose all places of rest. ||3||

ਗੋਂਡ (ਮਃ ੫) ਅਸਟ. (੧) ੩:੪ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੩

Raag Gond Guru Arjan Dev

ਸਾਸਿ ਸਾਸਿ ਜਨੁ ਸਦਾ ਸਲਾਹੇ ॥

Saas Saas Jan Sadhaa Salaahae ||

With each and every breath, the Lord's humble slaves praise Him.

ਗੋਂਡ (ਮਃ ੫) ਅਸਟ. (੧) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੩

Raag Gond Guru Arjan Dev

ਪਾਰਬ੍ਰਹਮ ਗੁਰ ਬੇਪਰਵਾਹੇ ॥

Paarabreham Gur Baeparavaahae ||

The Supreme Lord God and the Guru are care-free.

ਗੋਂਡ (ਮਃ ੫) ਅਸਟ. (੧) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੩

Raag Gond Guru Arjan Dev

ਸਗਲ ਭੈ ਮਿਟੇ ਜਾ ਕੀ ਸਰਨਿ ॥

Sagal Bhai Mittae Jaa Kee Saran ||

All fears are eradicated, in His Sanctuary.

ਗੋਂਡ (ਮਃ ੫) ਅਸਟ. (੧) ੪:੩ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੩

Raag Gond Guru Arjan Dev

ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥

Nindhak Maar Paeae Sabh Dhharan ||4||

Smashing all the slanderers, the Lord knocks them to the ground. ||4||

ਗੋਂਡ (ਮਃ ੫) ਅਸਟ. (੧) ੪:੪ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੪

Raag Gond Guru Arjan Dev

ਜਨ ਕੀ ਨਿੰਦਾ ਕਰੈ ਨ ਕੋਇ ॥

Jan Kee Nindhak Karai N Koe ||

Let no one slander the Lord's humble servants.

ਗੋਂਡ (ਮਃ ੫) ਅਸਟ. (੧) ੫:੧ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੪

Raag Gond Guru Arjan Dev

ਜੋ ਕਰੈ ਸੋ ਦੁਖੀਆ ਹੋਇ ॥

Jo Karai So Dhukheaaa Hoe ||

Whoever does so, will be miserable.

ਗੋਂਡ (ਮਃ ੫) ਅਸਟ. (੧) ੫:੨ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੪

Raag Gond Guru Arjan Dev

ਆਠ ਪਹਰ ਜਨੁ ਏਕੁ ਧਿਆਏ ॥

Aath Pehar Jan Eaek Dhhiaaeae ||

Twenty-four hours a day, the Lord's humble servant meditates on Him alone.

ਗੋਂਡ (ਮਃ ੫) ਅਸਟ. (੧) ੫:੩ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੫

Raag Gond Guru Arjan Dev

ਜਮੂਆ ਤਾ ਕੈ ਨਿਕਟਿ ਨ ਜਾਏ ॥੫॥

Jamooaa Thaa Kai Nikatt N Jaaeae ||5||

The Messenger of Death does not even approach him. ||5||

ਗੋਂਡ (ਮਃ ੫) ਅਸਟ. (੧) ੫:੪ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੫

Raag Gond Guru Arjan Dev

ਜਨ ਨਿਰਵੈਰ ਨਿੰਦਕ ਅਹੰਕਾਰੀ ॥

Jan Niravair Nindhak Ahankaaree ||

The Lord's humble servant has no vengeance. The slanderer is egotistical.

ਗੋਂਡ (ਮਃ ੫) ਅਸਟ. (੧) ੬:੧ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੫

Raag Gond Guru Arjan Dev

ਜਨ ਭਲ ਮਾਨਹਿ ਨਿੰਦਕ ਵੇਕਾਰੀ ॥

Jan Bhal Maanehi Nindhak Vaekaaree ||

The Lord's humble servant wishes well, while the slanderer dwells on evil.

ਗੋਂਡ (ਮਃ ੫) ਅਸਟ. (੧) ੬:੨ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੬

Raag Gond Guru Arjan Dev

ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥

Gur Kai Sikh Sathiguroo Dhhiaaeiaa ||

The Sikh of the Guru meditates on the True Guru.

ਗੋਂਡ (ਮਃ ੫) ਅਸਟ. (੧) ੬:੩ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੬

Raag Gond Guru Arjan Dev

ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥

Jan Oubarae Nindhak Narak Paaeiaa ||6||

The Lord's humble servants are saved, while the slanderer is cast into hell. ||6||

ਗੋਂਡ (ਮਃ ੫) ਅਸਟ. (੧) ੬:੪ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੬

Raag Gond Guru Arjan Dev

ਸੁਣਿ ਸਾਜਨ ਮੇਰੇ ਮੀਤ ਪਿਆਰੇ ॥

Sun Saajan Maerae Meeth Piaarae ||

Listen, O my beloved friends and companions:

ਗੋਂਡ (ਮਃ ੫) ਅਸਟ. (੧) ੭:੧ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੭

Raag Gond Guru Arjan Dev

ਸਤਿ ਬਚਨ ਵਰਤਹਿ ਹਰਿ ਦੁਆਰੇ ॥

Sath Bachan Varathehi Har Dhuaarae ||

These words shall be true in the Court of the Lord.

ਗੋਂਡ (ਮਃ ੫) ਅਸਟ. (੧) ੭:੨ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੭

Raag Gond Guru Arjan Dev

ਜੈਸਾ ਕਰੇ ਸੁ ਤੈਸਾ ਪਾਏ ॥

Jaisaa Karae S Thaisaa Paaeae ||

As you plant, so shall you harvest.

ਗੋਂਡ (ਮਃ ੫) ਅਸਟ. (੧) ੭:੩ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੭

Raag Gond Guru Arjan Dev

ਅਭਿਮਾਨੀ ਕੀ ਜੜ ਸਰਪਰ ਜਾਏ ॥੭॥

Abhimaanee Kee Jarr Sarapar Jaaeae ||7||

The proud, egotistical person will surely be uprooted. ||7||

ਗੋਂਡ (ਮਃ ੫) ਅਸਟ. (੧) ੭:੪ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੮

Raag Gond Guru Arjan Dev

ਨੀਧਰਿਆ ਸਤਿਗੁਰ ਧਰ ਤੇਰੀ ॥

Needhhariaa Sathigur Dhhar Thaeree ||

O True Guru, You are the Support of the unsupported.

ਗੋਂਡ (ਮਃ ੫) ਅਸਟ. (੧) ੮:੧ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੮

Raag Gond Guru Arjan Dev

ਕਰਿ ਕਿਰਪਾ ਰਾਖਹੁ ਜਨ ਕੇਰੀ ॥

Kar Kirapaa Raakhahu Jan Kaeree ||

Be merciful, and save Your humble servant.

ਗੋਂਡ (ਮਃ ੫) ਅਸਟ. (੧) ੮:੨ - ਗੁਰੂ ਗ੍ਰੰਥ ਸਾਹਿਬ : ਅੰਗ ੮੬੯ ਪੰ. ੧੮

Raag Gond Guru Arjan Dev

ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥

Kahu Naanak This Gur Balihaaree ॥

Says Nanak, I am a sacrifice to the Guru;

ਗੋਂਡ (ਮਃ ੫) ਅਸਟ. (੧) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੧੯

Raag Gond Guru Arjan Dev

ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥

Jaa Kai Simaran Paij Savaaree ॥8॥1॥29॥

Remembering Him in meditation, my honor has been saved. ॥8॥1॥29॥

ਗੋਂਡ (ਮਃ ੫) ਅਸਟ. (੧) ੮:੪ - ਗੁਰੂ ਗ੍ਰੰਥ ਸਾਹਿਬ: ਅੰਗ ੮੬੯ ਪੰ. ੧੯

Raag Gond Guru Arjan Dev